

ਰਾਮਕਲੀ ਮਹਲਾ ੩ ॥ ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥ ੧॥
ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥
ਰਹਾਉ ॥ ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥ ੨॥ ਇਕਿ ਭੇਖ
ਕਰਹਿ ਫਿਰਹਿ ਅਭਿਮਾਨੀ ਤਿ ਨ ਜੁਐ ਬਾਜੀ ਹਾਰੀ ॥ ੩॥ ਇਕਿ ਅਨਦਿਨੁ ਭਗਤਿ ਕਰਹਿ ਦਿਨੁ
ਰਾਤੀ ਰਾਮ ਨਾਮੁ ਉਰਿ ਧਾਰੀ ॥੪॥ ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥ ਭੈ ਬਿਨੁ
ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥ ਮਾਇਆ ਮੋਹੁ ਸਬਦਿ ਜਲਾਇਆ ਗਿਆਨਿ
ਤਤਿ ਬੀਚਾਰੀ ॥੭॥ ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥ ਤਿਸ ਕਿਆ ਗੁਣਾ
ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥ ੯॥ ਹਰਿ ਜੀਉ ਜਪੀ ਹਰਿ ਜੀਉ ਸਾਲਾਹੀ
ਵਿਚਹੁ ਆਪੁ ਨਿਵਾਰੀ ॥੧੦॥ {ਪੰਨਾ 910-911}

ਪਦਅਰਥ:- ਹਮ—ਅਸੀਂ ਸੰਸਾਰੀ ਜੀਵ। ਕੁਚਲ—ਕੁਚੱਲਣੇ, ਕੋਝੀ ਜੀਵਨ-ਚਾਲ ਵਾਲੇ। ਕੁਚੀਲ—ਗੰਦੇ।
ਮਿਲਿ—ਮਿਲ ਕੇ। ਸਬਦੇ—ਗੁਰੂ ਦੇ ਸ਼ਬਦ ਵਿਚ ਹੀ।1।

ਸੰਤਹੁ—ਹੇ ਸੰਤ ਜਨੋ! ਗੁਰਮੁਖਿ—ਗੁਰੂ ਦੇ ਸਨਮੁਖ ਰਿਹਾਂ। ਨਾਮਿ—ਪਰਮਾਤਮਾ ਦੇ ਨਾਮ ਦੀ ਰਾਹੀਂ।
ਨਿਸਤਾਰੀ—ਪਾਰ-ਉਤਾਰਾ ਹੋ ਜਾਂਦਾ ਹੈ। ਸਚਾ—ਸਦਾ ਕਾਇਮ ਰਹਿਣ ਵਾਲਾ। ਘਟ ਅੰਤਰਿ—ਹਿਰਦੇ ਵਿਚ।
ਕਰਤੈ—ਕਰਤਾਰ ਨੇ। ਸਵਾਰੀ—ਪੈਜ ਰੱਖ ਲਈ।1। ਰਹਾਉ।

ਪਾਰਸ—ਲੋਹੇ ਨੂੰ ਸੋਨਾ ਕਰ ਦੇਣ ਵਾਲੀ ਪੱਥਰੀ, ਵਿਕਾਰੀ ਮਨਾਂ ਨੂੰ ਪਵਿੱਤਰ ਕਰਨ ਵਾਲਾ ਗੁਰੂ ਪਾਰਸ।
ਪਰਸੇ—ਪਰਸਿ, ਫੁਹ ਕੇ।2।

ਇਕਿ—{ਲਫਜ਼ 'ਇਕ' ਤੋਂ ਬਹੁ-ਵਚਨ}। ਤਿਨ—ਉਹਨਾਂ ਨੇ। ਜੁਐ—ਜੂਏ ਵਿਚ।3।

ਅਨਦਿਨੁ—ਹਰ ਰੋਜ਼। ਉਰਿ—ਹਿਰਦੇ ਵਿਚ।4।

ਰਾਤੇ—ਰੰਗੇ ਹੋਏ। ਸਹਜੇ—ਸਹਿਜ, ਆਤਮਕ ਅਡੋਲਤਾ ਵਿਚ। ਮਾਤੇ—ਮਸਤ।5।

ਭੈ ਬਿਨੁ—ਪ੍ਰਭੂ ਦਾ ਡਰ ਰੱਖਣ ਤੋਂ ਬਿਨਾ। ਕਬ ਹੀ—ਕਦੇ ਭੀ। ਭੈ—ਡਰ ਵਿਚ। ਭਾਇ—ਪ੍ਰੇਮ ਵਿਚ।6।

ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ। ਗਿਆਨਿ—ਆਤਮਕ ਜੀਵਨ ਦੀ ਸੂਝ ਨਾਲ। ਤਤਿ—ਜਗਤ ਦੇ ਮੂਲ ਪ੍ਰਭੂ
ਵਿਚ ਜੁੜ ਕੇ। ਬੀਚਾਰੀ—ਵਿਚਾਰਵਾਨ।7।

ਆਪੇ—ਆਪ ਹੀ। ਕਰਤਾ—ਕਰਤਾਰ। ਬਖਸਿ—ਬਖਸੇ, ਬਖਸਦਾ ਹੈ। ਭੰਡਾਰੀ—ਖਜ਼ਾਨੇ।8।

ਤਿਸ ਕਿਆ ਗੁਣਾ ਕਾ—ਉਸ ਪ੍ਰਭੂ ਦੇ ਗੁਣਾਂ ਦਾ {ਸੰਬੰਧਕ 'ਕਿਆ' ਦੇ ਕਾਰਨ ਲਫਜ਼ 'ਤਿਸੁ' ਦਾ ੁ ਉੱਡ
ਗਿਆ ਹੈ}। ਹਉ—ਮੈਂ। ਗਾਵਾ—ਗਾਵਾਂ, ਮੈਂ ਗਾਂਦਾ ਹਾਂ।9।

ਜਪੀ—ਜਪੀਂ, ਮੈਂ ਜਪਦਾ ਹਾਂ। ਸਾਲਾਹੀ—ਸਾਲਾਹੀਂ, ਮੈਂ ਸਲਾਹੁੰਦਾ ਹਾਂ। ਆਪੁ—ਆਪਾ-ਭਾਵ।10।

ਅਰਥ:- ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਦੇ ਨਾਮ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ
ਹੋ ਜਾਂਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਬਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, (ਸਮਝੋ) ਕਰਤਾਰ ਨੇ ਆਪ ਹੀ
ਉਸ ਦੀ ਇੱਜ਼ਤ ਰੱਖ ਲਈ।1। ਰਹਾਉ।

ਹੇ ਸੰਤ ਜਨੋ! ਅਸੀਂ ਸੰਸਾਰੀ-ਜੀਵ (ਆਮ ਤੌਰ ਤੇ) ਕੁਚੱਲਣੇ ਗੰਦੇ ਆਚਰਨ ਵਾਲੇ ਅਹੰਕਾਰੀ ਹੋਏ ਰਹਿੰਦੇ ਹਾਂ।
(ਕਿਸੇ ਵਡਭਾਗੀ ਨੇ) ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਦੀ ਮੈਲ ਆਪਣੇ ਮਨ ਤੋਂ ਉਤਾਰੀ ਹੁੰਦੀ ਹੈ।1।

ਜਿਸ ਮਨੁੱਖ ਉਤੇ ਪ੍ਰਭੂ ਜੀ ਆਪਣੀ ਕਿਰਪਾ ਕਰਦੇ ਹਨ, ਉਹ ਮਨੁੱਖ ਗੁਰੂ-ਪਾਰਸ ਨੂੰ ਛੁਹ ਕੇ ਆਪ ਭੀ ਪਾਰਸ ਬਣ ਜਾਂਦਾ ਹੈ।2।

ਹੇ ਸੰਤ ਜਨੋ! ਜਿਹੜੇ ਅਨੇਕਾਂ ਜੀਵ ਧਾਰਮਿਕ ਬਾਣਾ ਪਾਈ ਫਿਰਦੇ ਹਨ ਤੇ ਉਸ ਭੇਖ ਦੇ ਕਾਰਨ ਅਹੰਕਾਰੀ ਹੋਏ ਫਿਰਦੇ ਹਨ, ਉਹਨਾਂ ਨੇ ਮਨੁੱਖਾ ਜਨਮ ਦੀ ਖੇਡ ਜੁਏ ਵਿਚ ਹਾਰ ਲਈ (ਜਾਣੋ)।3।

ਪਰ, ਹੇ ਸੰਤ ਜਨੋ! ਕਈ ਬੰਦੇ ਐਸੇ ਹਨ ਜੋ ਦਿਨ ਰਾਤ ਹਰ ਵੇਲੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ।4।

ਜਿਹੜੇ ਮਨੁੱਖ ਹਰ ਵੇਲੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੇ ਹਨ।5।

ਹੇ ਸੰਤ ਜਨੋ! ਪ੍ਰਭੂ ਦਾ ਡਰ-ਅਦਬ ਹਿਰਦੇ ਵਿਚ ਰੱਖਣ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ। ਡਰ-ਅਦਬ, ਪ੍ਰੇਮ ਅਤੇ ਭਗਤੀ ਵਿਚ ਟਿਕਣ ਵਾਲਿਆਂ ਨੇ ਆਪਣੀ ਜ਼ਿੰਦਗੀ ਸੋਹਣੀ ਬਣਾ ਲਈ।6।

ਪ੍ਰਭੂ ਵਿਚ ਜੁੜ ਕੇ ਆਤਮਕ ਜੀਵਨ ਦੀ ਸੂਝ ਦੀ ਰਾਹੀਂ ਜਿਹੜੇ ਬੰਦੇ ਵਿਚਾਰਵਾਨ ਹੋ ਗਏ, ਉਹਨਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਮਾਇਆ ਦਾ ਮੋਹ ਸਾੜ ਲਿਆ।7।

ਪਰ ਹੇ ਸੰਤ ਜਨੋ! ਪ੍ਰਭੂ ਆਪ ਹੀ (ਜੀਵਾਂ ਪਾਸੋਂ) ਆਪਣੀ ਭਗਤੀ ਕਰਾਂਦਾ ਹੈ, ਆਪ ਹੀ ਭਗਤੀ ਦੇ ਖਜ਼ਾਨੇ ਬਖਸ਼ਦਾ ਹੈ।8।

ਹੇ ਸੰਤ ਜਨੋ! ਮੈਂ ਉਸ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ। (ਉਸ ਦੀ ਮਿਹਰ ਨਾਲ ਹੀ) ਮੈਂ ਉਸ ਦੇ ਗੁਣ ਗਾਂਦਾ ਹਾਂ, ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕਰਦਾ ਹਾਂ।9।

ਹੇ ਸੰਤ ਜਨੋ! (ਉਸ ਦੀ ਕਿਰਪਾ ਨਾਲ ਹੀ) ਮੈਂ ਉਸ ਦਾ ਨਾਮ ਜਪਦਾ ਹਾਂ, ਉਸ ਦੀ ਸਿਫਤਿ-ਸਾਲਾਹ ਕਰਦਾ ਹਾਂ, ਅਤੇ ਆਪਣੇ ਅੰਦਰੋਂ ਹਉਮੈ ਦੂਰ ਕਰਦਾ ਹਾਂ।10।

ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥ ੧੧॥ ਅਪਣਿਆ ਭਗਤਾ ਨੇ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥ ੧੨॥ ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥ ੧੩॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥ ੧੪॥ ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥ ੧੫॥ ਬਿਨੁ ਹਰਿ ਸਾਚੇ ਕੇ ਪਾਰਿ ਨ ਪਾਵੈ ਬੂਝੈ ਕੇ ਵੀਚਾਰੀ ॥ ੧੬॥ ਜੇ ਧੁਰਿ ਲਿਖਿਆ ਸੇਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥ ੧੭॥ ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥ ੧੮॥ ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥ ੧੯॥ ਜੇ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥ ੨੦॥ {ਪੰਨਾ 911}

ਪਦਾਰਥ:- ਪਦਾਰਥ—ਕੀਮਤੀ ਵਸਤ। ਤੇ—ਤੋਂ, ਪਾਸੋਂ। ਅਖੁਟ—ਕਦੇ ਨਾਹ ਮੁੱਕਣ ਵਾਲੇ। ਸਚੇ—ਸਦਾ-ਬਿਰ ਪ੍ਰਭੂ ਦੇ।11।

ਨੇ—ਨੂੰ। ਤੁਠਾ—ਦਇਆਵਾਨ ਹੁੰਦਾ ਹੈ। ਕਰਿ—ਕਰ ਕਰ ਕੇ। ਕਲ—ਸੱਤਾ। ਧਾਰੀ—ਟਿਕਾਂਦਾ ਹੈ।12।

ਗਾਵਨਿ—ਗਾਂਦੇ ਹਨ। ਸਬਦਿ—ਸ਼ਬਦ ਦੀ ਰਾਹੀਂ। ਵੀਚਾਰੀ—ਵਿਚਾਰਵਾਨ ਹੋ ਕੇ।13।

ਜੀਉ—ਜਿੰਦ। ਪਿੰਡੁ—ਸਰੀਰ। ਤਿਸ ਕਾ—ਉਸ (ਪ੍ਰਭੂ) ਦਾ {ਸੰਬੰਧਕ 'ਕਾ' ਦੇ ਕਾਰਨ ਲਫਜ਼ 'ਤਿਸੁ' ਦਾ ੁ

ਉੱਡ ਗਿਆ ਹੈ)। ਬਿਖਮੁ—ਅੰਖਾ, ਕਠਨ। ਆਖਣੁ—ਬਿਆਨ ਕਰਨਾ। 14।

ਸਬਦਿ—ਸ਼ਬਦ ਵਿਚ। ਸੇਈ—ਉਹ (ਬੰਦੇ)। ਨਿਸਤਰੇ—ਪਾਰ ਲੰਘ ਗਏ। ਭਉਜਲੁ—ਸੰਸਾਰ-ਸਮੁੰਦਰ। 15।

ਬਿਨੁ ਸਾਚੇ—ਸਦਾ-ਬਿਰ ਪ੍ਰਭੂ (ਦੀ ਮਿਹਰ) ਤੋਂ ਬਿਨਾ। ਕੋ—ਕੋਈ ਵਿਰਲਾ। ਵੀਚਾਰੀ—ਵਿਚਾਰਵਾਨ। 16।

ਧੁਰਿ—ਧੁਰ ਦਰਗਾਹ ਤੋਂ। ਮਿਲਿ—ਮਿਲ ਕੇ। ਸਬਦਿ—ਸ਼ਬਦ ਦੀ ਰਾਹੀਂ। ਸਵਾਰੀ—ਸੰਵਾਰ ਲਈ। 17।

ਕਾਇਆ—ਸਰੀਰ। ਕੰਚਨੁ—ਸੋਨਾ। ਸਾਚੈ ਨਾਇ—ਸਦਾ-ਬਿਰ ਪ੍ਰਭੂ ਦੇ ਨਾਮ ਵਿਚ। 18।

ਅੰਮ੍ਰਿਤਿ—ਆਤਮਕ ਜੀਵਨ ਦੇਣ ਵਾਲੇ ਨਾਮ ਜਲ ਨਾਲ। 19।

ਖੋਜਹਿ—ਲੱਭਦੇ ਹਨ। ਹੋਰਿ—ਹੋਰ ਬੰਦੇ। ਫੂਟਿ ਮੂਏ—ਆਫਰ ਕੇ ਆਤਮਕ ਮੌਤੇ ਮਰ ਗਏ ਹਨ। 20।

ਅਰਥ:- ਹੇ ਸੰਤ ਜਨੋ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ-ਖਜ਼ਾਨੇ ਕਦੇ ਮੁੱਕਣ ਵਾਲੇ ਨਹੀਂ ਹਨ, ਪਰ ਇਹ ਨਾਮ-ਪਦਾਰਥ ਗੁਰੂ ਪਾਸੋਂ ਮਿਲਦਾ ਹੈ। 11।

ਹੇ ਸੰਤ ਜਨੋ! ਆਪਣੇ ਭਗਤਾਂ ਉਤੇ ਪ੍ਰਭੂ ਆਪ ਹੀ ਦਇਆਵਾਨ ਹੁੰਦਾ ਹੈ ਅਤੇ ਉਹਨਾਂ ਦੇ ਅੰਦਰ ਆਪ ਹੀ ਕਿਰਪਾ ਕਰ ਕੇ (ਨਾਮ ਜਪਣ ਦੀ) ਸੱਤਿਆ ਟਿਕਾਈ ਰੱਖਦਾ ਹੈ। 12।

(ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਉਹਨਾਂ (ਭਗਤ ਜਨਾਂ) ਨੂੰ ਸਦਾ-ਬਿਰ ਪ੍ਰਭੂ ਦੇ ਨਾਮ ਦੀ ਸਦਾ ਭੁੱਖ ਲੱਗੀ ਰਹਿੰਦੀ ਹੈ, ਉਹ ਉੱਚੀ ਵਿਚਾਰ ਦੇ ਮਾਲਕ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ। 13।

ਹੇ ਸੰਤ ਜਨੋ! ਇਹ ਜਿੰਦ ਤੇ ਇਹ ਸਰੀਰ (ਜੀਵਾਂ ਨੂੰ) ਸਭ ਕੁਝ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, (ਉਸ ਦੀਆਂ ਬਖਸ਼ਿਸ਼ਾਂ ਦਾ) ਵਿਚਾਰ ਕਰਨਾ ਤੇ ਬਿਆਨ ਕਰਨਾ (ਬਹੁਤ) ਅੰਖਾ ਹੈ। 14।

ਹੇ ਸੰਤ ਜਨੋ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦੇ ਹਨ, ਉਹੀ ਸੰਸਾਰ-ਸਮੁੰਦਰ ਤੋਂ ਤਰ ਜਾਂਦੇ ਹਨ, ਪਾਰ ਲੰਘ ਜਾਂਦੇ ਹਨ। 15।

ਹੇ ਸੰਤ ਜਨੋ! ਕੋਈ ਵਿਰਲਾ ਵਿਚਾਰਵਾਨ ਇਹ ਗੱਲ ਸਮਝਦਾ ਹੈ ਕਿ ਸਦਾ-ਬਿਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਹੋਰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ। 16।

(ਪਰ ਹੇ ਸੰਤ ਜਨੋ! ਇਹ ਨਾਮ ਦੀ ਦਾਤਿ ਜੀਵਾਂ ਦੇ ਵੱਸ ਦੀ ਖੇਡ ਨਹੀਂ ਹੈ, ਪ੍ਰਭੂ ਨੇ) ਧੁਰ-ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਜੋ ਲੇਖ ਲਿਖ ਦਿੱਤਾ ਉਹੀ ਪ੍ਰਾਪਤ ਹੁੰਦਾ ਹੈ, ਤੇ ਜੀਵ ਪ੍ਰਭੂ-ਚਰਨਾਂ ਵਿਚ ਜੁੜ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਜੀਵਨ ਸੰਵਾਰਦਾ ਹੈ। 17।

ਹੇ ਸੰਤ ਜਨੋ! ਜਿਹੜਾ ਸਰੀਰ ਗੁਰੂ ਦੇ ਸ਼ਬਦ-ਰੰਗ ਵਿਚ ਰੰਗਿਆ ਰਹਿੰਦਾ ਹੈ ਅਤੇ ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਦਾ ਹੈ ਉਹ ਸਰੀਰ ਸੋਨਾ ਬਣ ਜਾਂਦਾ ਹੈ (ਸੁੱਧ ਸੋਨੇ ਵਰਗਾ ਵਿਕਾਰ-ਰਹਿਤ ਪਵਿੱਤਰ ਹੋ ਜਾਂਦਾ ਹੈ)। 18।

(ਹੇ ਸੰਤ ਜਨੋ! ਉਹ ਸਰੀਰ ਪਵਿੱਤਰ ਹੈ) ਜਿਹੜਾ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨਕ ਭਰਿਆ ਰਹਿੰਦਾ ਹੈ, ਪਰ ਇਹ ਨਾਮ-ਅੰਮ੍ਰਿਤ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕੀਤਿਆਂ ਹੀ ਪ੍ਰਾਪਤ ਹੁੰਦਾ ਹੈ। 19।

(ਹੇ ਸੰਤ ਜਨੋ!) ਜਿਹੜੇ ਮਨੁੱਖ (ਆਪਣੇ ਇਸ ਸਰੀਰ ਵਿਚ ਹੀ) ਪ੍ਰਭੂ ਨੂੰ ਲੱਭਦੇ ਹਨ ਉਹੀ ਉਸ ਦਾ ਮਿਲਾਪ ਪ੍ਰਾਪਤ ਕਰ ਲੈਂਦੇ ਹਨ। (ਸਰੀਰ ਤੋਂ ਬਾਹਰ ਭਾਲਣ ਵਾਲੇ) ਹੋਰ ਬੰਦੇ (ਭੇਖ ਆਦਿਕ ਦੇ) ਮਾਣ ਵਿਚ ਆਫਰ ਆਫਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ। 20।

ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥ ੨੧॥ ਸੇ ਜੋਗੀ ਤਤੁ ਗਿਆਨੁ ਬੀਚਾਰੇ
ਹਉਮੈ ਤ੍ਰਿਸਨਾ ਮਾਰੀ ॥ ੨੨॥ ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੇ ਕ੍ਰਿਪਾ ਤੁਮਾਰੀ ॥ ੨੩॥
ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥ ੨੪॥ ਜਿਚਰੁ ਅੰਦਰਿ ਸਾਸੁ ਤਿਚਰੁ
ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥ ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ
ਪ੍ਰੀਤਿ ਪਿਆਰੀ ॥ ੨੬॥ ਤਨੁ ਮਨੁ ਵਾਰੀ ਵਾਰਿ ਘੁਮਾ ਈ ਅਪਨੇ ਗੁਰ ਵਿਟਹੁ ਬਲਿਹਾਰੀ ॥ ੨੭॥
ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥ ਆਪਿ ਜਗਾਏ ਸੇਈ ਜਾਗੇ ਗੁਰ ਕੈ
ਸਬਦਿ ਵੀਚਾਰੀ ॥ ੨੯॥ ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ

॥੩੦॥੩॥੧੩॥ {ਪੰਨਾ 911}

ਪਦਅਰਥ:- ਬਾਦੀ—{ਵਾਦ—ਝਗੜਾ, ਬਹਿਸ, ਚਰਚਾ} ਨਿਰੀ ਚਰਚਾ ਕਰਨ ਵਾਲੇ। ਬਿਨਸਹਿ—ਆਤਮਕ
ਮੌਤ ਸਹੇੜ ਲੈਂਦੇ ਹਨ। ਸੇਵਹਿ—ਸੇਵਾ ਕਰਦੇ ਹਨ, ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ। ਗੁਰ ਕੈ ਹੇਤਿ—ਗੁਰੂ ਦੇ
(ਦਿੱਤੇ) ਪ੍ਰੇਮ ਦੀ ਰਾਹੀਂ। ਪਿਆਰੀ—ਪਿਆਰਿ, ਪਿਆਰ ਦੀ ਰਾਹੀਂ। 21।

ਤਤੁ—ਜਗਤ ਦਾ ਮੂਲ-ਪ੍ਰਭੂ। ਗਿਆਨੁ—ਆਤਮਕ ਜੀਵਨ ਦੀ ਸੂਝ। ਮਾਰੀ—ਮਾਰਿ, ਮਾਰ ਕੇ। 22।

ਦਾਤਾ—(ਨਾਮ ਦੀ ਦਾਤਿ) ਦੇਣ ਵਾਲਾ। ਤਿਨੈ—ਤਿਨਿ ਹੀ, ਉਸੇ (ਮਨੁੱਖ) ਨੇ। ਜਿਸ ਨੇ—{ਸੰਬੰਧਕ 'ਨੇ' ਦੇ
ਕਾਰਨ ਲਫਜ਼ 'ਜਿਸੁ' ਦਾ ੁ ਉੱਡ ਗਿਆ ਹੈ} ਜਿਸ ਉਤੇ। 23।

ਨ ਸੇਵਹਿ—ਸੇਵਾ ਨਹੀਂ ਕਰਦੇ ਹਨ, ਸਰਨ ਨਹੀਂ ਪੈਂਦੇ। ਡੂਬਿ—(ਮਾਇਆ ਦੇ ਮੋਹ ਵਿਚ) ਡੁੱਬ ਕੇ। ਮੂਏ—
ਆਤਮਕ ਮੌਤ ਸਹੇੜ ਬੈਠੇ। 24।

ਜਿਚਰੁ—ਜਿਤਨਾ ਚਿਰ। ਕੀਚੈ—ਕਰਨੀ ਚਾਹੀਦੀ ਹੈ। ਮੁਰਾਰੀ—{ਮੁਰ-ਅਰਿ। 'ਮੁਰ' ਦੌਤ ਦਾ ਵੈਰੀ। ਸ੍ਰੀ
ਕ੍ਰਿਸ਼ਨ} ਪਰਮਾਤਮਾ। 25।

ਅਨਦਿਨੁ—{Anuidnz} ਹਰ ਰੋਜ਼। ਪ੍ਰਿਅ—ਪਿਆਰੇ ਦੀ। ਪਿਆਰੀ—ਪਿਆਰਿ, ਪਿਆਰ ਵਿਚ। 26।

ਵਾਰੀ—ਵਾਰੀਂ, ਮੈਂ ਵਾਰ ਦਿਆਂ। ਵਾਰਿ ਘੁਮਾਈ—ਵਾਰਿ ਘੁਮਾਈਂ, ਵਾਰ ਕੇ ਸਦਕੇ ਕਰ ਦਿਆਂ। ਵਿਟਹੁ—ਤੋਂ।
27।

ਉਬਰੇ—ਬਚ ਗਏ। ਸਬਦਿ—ਸ਼ਬਦ ਦੀ ਰਾਹੀਂ। ਵੀਚਾਰੀ—ਵੀਚਾਰਿ, (ਪ੍ਰਭੂ ਦੇ ਗੁਣਾਂ ਦੀ) ਵਿਚਾਰ ਕਰ ਕੇ।
28।

ਸੇਈ—ਉਹੀ ਬੰਦੇ। ਗੁਰ ਕੈ ਸਬਦਿ—ਗੁਰੂ ਦੇ ਸ਼ਬਦ ਦੀ ਰਾਹੀਂ। ਵੀਚਾਰੀ—ਵਿਚਾਰਵਾਨ। 29।

ਜਿ—ਜੇਹੜੇ ਮਨੁੱਖ। ਜੀਵੇ—ਆਤਮਕ ਜੀਵਨ ਵਾਲੇ ਹੋ ਗਏ ਹਨ। 30।

ਅਰਥ:- ਹੇ ਸੰਤ ਜਨੋ! ਨਿਰੀਆਂ ਫੋਕੀਆਂ ਗੱਲਾਂ ਕਰਨ ਵਾਲੇ ਮਨੁੱਖ ਆਤਮਕ ਤੌਰ ਤੇ ਮਰ ਜਾਂਦੇ ਹਨ, ਪਰ ਭਗਤ
ਜਨ ਗੁਰੂ ਦੀ ਰਾਹੀਂ ਮਿਲੇ ਪ੍ਰੇਮ-ਪਿਆਰ ਨਾਲ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। 21।

ਹੇ ਸੰਤ ਜਨੋ! ਉਹੀ ਮਨੁੱਖ ਜੋਗੀ ਹੈ (ਪ੍ਰਭੂ-ਚਰਨਾਂ ਵਿਚ ਜੁੜਿਆ ਹੋਇਆ ਹੈ) ਜੋ ਆਪਣੇ ਅੰਦਰੋਂ ਹਉਮੈ ਮਾਰ ਕੇ
ਮਾਇਆ ਦੀ ਤ੍ਰਿਸਨਾ ਦੂਰ ਕਰ ਕੇ ਉੱਚੇ ਆਤਮਕ ਜੀਵਨ ਨਾਲ ਸਾਂਝ ਪਾਂਦਾ ਹੈ ਜਗਤ ਦੇ ਮੂਲ-ਪ੍ਰਭੂ ਦੇ ਗੁਣਾਂ ਨੂੰ
ਵਿਚਾਰਦਾ ਰਹਿੰਦਾ ਹੈ। 22।

(ਹੇ ਪ੍ਰਭੂ! ਜੀਵਾਂ ਦੇ ਵੱਸ ਦੀ ਗੱਲ ਨਹੀਂ) ਜਿਸ ਮਨੁੱਖ ਉਤੇ ਤੇਰੀ ਦਇਆ ਹੁੰਦੀ ਹੈ, ਉਸ ਨੇ ਇਹ ਗੱਲ ਸਮਝੀ

ਹੁੰਦੀ ਹੈ ਕਿ ਗੁਰੂ (ਹੀ ਤੇਰੇ ਨਾਮ ਦੀ ਦਾਤਿ) ਦੇਣ ਵਾਲਾ ਹੈ। 23।

ਹੇ ਸੰਤ ਜਨੋ! ਜਿਹੜੇ ਮਨੁੱਖ ਗੁਰੂ ਦਾ ਦਰ ਨਹੀਂ ਮੱਲਦੇ, ਉਹ ਮਨੁੱਖ ਮਾਇਆ (ਦੇ ਮੋਹ) ਵਿਚ ਫਸੇ ਰਹਿੰਦੇ ਹਨ, (ਮਾਇਆ ਦੇ ਕਾਰਨ) ਅਹੰਕਾਰੀ ਹੋਏ ਹੋਏ ਉਹ ਮਨੁੱਖ (ਮਾਇਆ ਦੇ ਮੋਹ ਵਿਚ) ਡੁੱਬ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ। 24।

ਹੇ ਸੰਤ ਜਨੋ! ਜਿਤਨਾ ਚਿਰ ਸਰੀਰ ਵਿਚ ਸਾਹ ਆ ਰਿਹਾ ਹੈ ਉਤਨਾ ਚਿਰ ਪ੍ਰਭੂ ਦੀ ਸੇਵਾ-ਭਗਤੀ ਕਰਦੇ ਰਹਿਣਾ ਚਾਹੀਦਾ ਹੈ। (ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਹੀ) ਪ੍ਰਭੂ ਨੂੰ ਜਾ ਮਿਲੀਦਾ ਹੈ। 25।

ਹੇ ਸੰਤ ਜਨੋ! ਆਪਣੇ ਪਿਆਰੇ ਪ੍ਰਭੂ ਨਾਲ ਪ੍ਰੀਤ-ਪਿਆਰ ਦੀ ਰਾਹੀਂ ਮਨੁੱਖ ਦਿਨ ਰਾਤ ਵੇਲੇ (ਮਾਇਆ ਦੇ ਮੋਹ ਦੇ ਹੱਲਿਆਂ ਵਲੋਂ) ਸੁਚੇਤ ਰਹਿ ਸਕਦਾ ਹੈ। 26।

(ਹੇ ਸੰਤ ਜਨੋ! ਤਾਹੀਏਂ) ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਗੁਰੂ ਤੋਂ ਆਪਣਾ ਤਨ ਮਨ ਕੁਰਬਾਨ ਕਰਦਾ ਹਾਂ, ਘੋਲਿ ਘੁਮਾਂਦਾ ਹਾਂ। 27।

ਹੇ ਸੰਤ ਜਨੋ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਾਲੇ ਬੰਦੇ (ਸੰਸਾਰ-ਸਮੁੰਦਰ ਤੋਂ) ਬਚ ਨਿਕਲਦੇ ਹਨ। (ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਰਹਿੰਦਾ ਹੈ, ਉਸ ਦੇ ਅੰਦਰੋਂ) ਮਾਇਆ ਦਾ ਮੋਹ ਨਾਸ ਹੋ ਜਾਇਗਾ। 28।

(ਹੇ ਸੰਤ ਜਨੋ! ਇਹ ਕੋਈ ਸੌਖੀ ਖੇਡ ਨਹੀਂ ਹੈ। ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਉਹੀ ਮਨੁੱਖ ਜਾਗਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪ ਜਗਾਂਦਾ ਹੈ, ਅਜਿਹੇ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਵਿਚਾਰਵਾਨ ਹੋ ਜਾਂਦੇ ਹਨ। 29।

ਹੇ ਨਾਨਕ! (ਆਖ—ਹੇ ਸੰਤ ਜਨੋ!) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹੀ ਮਨੁੱਖ ਆਤਮਕ ਤੌਰ ਤੇ ਮਰੇ ਰਹਿੰਦੇ ਹਨ। ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਦਾ ਸਦਕਾ ਆਤਮਕ ਜੀਵਨ ਵਾਲੇ ਹੋ ਗਏ ਹਨ। 30। 4। 13।